

Official Spokesperson's response to media queries on the Press Conference by Pakistan's MoFA and the Establishment

November 15, 2020

ਪਾਕਿਸਤਾਨੀ ਵਿਦੇਸ਼ ਮੰਤਰਾਲੇ ਅਤੇ ਸਰਕਾਰ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਬਾਰੇ ਮੀਡੀਆ ਦੇ ਸਵਾਲਾਂ ਦਾ ਅਧਿਕਾਰਤ ਬੁਲਾਰੇ ਵੱਲੋਂ ਜਵਾਬ

15 ਨਵੰਬਰ, 2020

ਪਾਕਿਸਤਾਨੀ ਵਿਦੇਸ਼ ਮੰਤਰਾਲੇ ਅਤੇ ਸਰਕਾਰ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਬਾਰੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਅਧਿਕਾਰਤ ਬੁਲਾਰੇ ਸ਼੍ਰੀ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ:

ਅਸੀਂ ਪਾਕਿਸਤਾਨੀ ਸਰਕਾਰ ਦੁਆਰਾ ਕੀਤੀ ਗਈ ਪ੍ਰੈਸ ਕਾਨਫਰੰਸ ਬਾਰੇ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਪੜ੍ਹੀਆਂ ਹਨ। ਭਾਰਤ-ਵਿਰੋਧੀ ਪ੍ਰਚਾਰ ਕਰਨ ਦੀ ਇਹ ਇੱਕ ਹੋਰ ਫਿਜ਼ੂਲ ਕੋਸ਼ਿਸ਼ ਹੈ।

ਭਾਰਤ ਖ਼ਿਲਾਫ਼ ਅਖੌਤੀ 'ਸਬੂਤਾਂ' ਦੇ ਦਾਅਵਿਆਂ ਅੰਦਰ ਕੋਈ ਭਰੋਸੇਯੋਗਤਾ ਨਹੀਂ ਹੈ, ਇਹ ਮਨਘੜਤ ਹਨ ਅਤੇ ਕਲਪਨਾ ਦੀ ਪੈਦਾਵਾਰ ਹਨ। ਹਤਾਸ਼ਾ ਭਰੀ ਇਸ ਕੋਸ਼ਿਸ਼ ਨੂੰ ਕੋਈ ਵੀ ਪਰਵਾਨ ਨਹੀਂ ਕਰੇਗਾ ਕਿਉਂਕਿ ਕੌਮਾਂਤਰੀ ਭਾਈਚਾਰਾ ਪਾਕਿਸਤਾਨ ਦੀਆਂ ਚਾਲਾਂ ਤੋਂ ਜਾਣੂ ਹੈ ਅਤੇ ਇਸਦੀ ਆਪਣੀ ਹੀ ਲੀਡਰਸ਼ਿਪ ਨੇ ਇਸ ਵੱਲੋਂ ਅੱਤਵਾਦ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਦੇ ਸਬੂਤ ਨੂੰ ਮੰਨਿਆ ਹੈ।

ਆਲਮੀ ਦਹਿਸ਼ਤਗਰਦੀ ਦਾ ਨਾਇਕ ਓਸਾਮਾ ਬਿਨ ਲਾਦੇਨ ਪਾਕਿਸਤਾਨ ਵਿੱਚ ਹੀ ਮਿਲਿਆ ਸੀ; ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਉਸਨੂੰ ਸੰਸਦ ਅੰਦਰ 'ਸ਼ਹੀਦ' ਕਹਿਕੇ ਬੁਲਾਇਆ ਸੀ; ਉਨ੍ਹਾਂ ਨੇ ਪਾਕਿਸਤਾਨ ਵਿੱਚ **40,000** ਅੱਤਵਾਦੀਆਂ ਦੀ ਮੌਜੂਦਗੀ ਦਾ ਇਕਬਾਲ ਕੀਤਾ ਸੀ; ਉਨ੍ਹਾਂ ਦੇ ਵਿਗਿਆਨ ਅਤੇ ਟੈਕਨੋਲੋਜੀ ਮੰਤਰੀ ਨੇ ਬੜੇ ਮਾਣ ਨਾਲ ਇਸ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਹੋਈ **40** ਭਾਰਤੀ ਜਵਾਨਾਂ ਦੀ ਸ਼ਹਾਦਤ ਦੀ ਵਾਰਦਾਤ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਅਤੇ ਕਾਮਯਾਬੀ ਦਾ ਦਾਅਵਾ ਕੀਤਾ ਸੀ ।

ਅਮਨ-ਸ਼ਾਂਤੀ ਕਾਇਮ ਰੱਖਣ ਵਾਸਤੇ ਸੰਜਮ ਬਣਾਉਣ ਅਤੇ **2003** ਦੇ ਜੰਗਬੰਦੀ ਸਮਝੌਤੇ ਦੀ ਪਾਲਣਾ ਕਰਨ ਦੀ ਵਾਰ-ਵਾਰ ਕੀਤੀ ਗਈ ਅਪੀਲ ਦੇ ਬਾਵਜੂਦ ਪਾਕਿਸਤਾਨੀ ਫੌਜ ਘੁਸਪੈਠੀਆਂ ਨੂੰ ਸਹਾਇਕ ਕਵਰ ਫਾਇਰਿੰਗ ਪ੍ਰਦਾਨ ਕਰਨ ਵਿੱਚ ਲੱਗੀ ਹੋਈ ਹੈ। ਅੱਤਵਾਦੀਆਂ ਦੀ ਲਗਾਤਾਰ ਘੁਸਪੈਠ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਹਥਿਆਰ ਦਿੱਤਾ ਜਾਣਾ ਲਗਾਤਾਰ ਜਾਰੀ ਹੈ। ਅਜਿਹੀਆਂ ਗਤੀਵਿਧੀਆਂ ਕੰਟਰੋਲ ਰੇਖਾ ਉੱਤੇ ਤਾਇਨਾਤ ਪਾਕਿਸਤਾਨੀ ਫੌਜਾਂ ਦੀ ਮਦਦ ਤੋਂ ਬਿਨਾਂ ਮੁਮਕਿਨ ਨਹੀਂ ਹਨ।

ਇਹ ਪ੍ਰੈਸ ਕਾਨਫਰੰਸ ਪਾਕਿਸਤਾਨੀ ਸਰਕਾਰ ਵੱਲੋਂ ਆਪਣੀ ਅੰਦਰੂਨੀ ਸਿਆਸੀ ਅਤੇ ਆਰਥਿਕ ਨਾਕਾਮੀਆਂ ਤੋਂ ਧਿਆਨ ਭਟਕਾਉਣ ਲਈ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਸੀ। ਇਸ ਵਿੱਚ ਕੰਟਰੋਲ ਰੇਖਾ ਅਤੇ ਕੌਮਾਂਤਰੀ ਸਰਹੱਦ ਤੋਂ ਪਾਰ ਘੁਸਪੈਠ ਸਣੇ ਸਰਹੱਦ ਪਾਰ ਅੱਤਵਾਦ ਨੂੰ ਜਾਇਜ਼ ਠਹਿਰਾਉਣ ਕੀ ਕੋਸ਼ਿਸ਼ ਕੀਤੀ ਗਈ।

ਅਸੀਂ ਪਾਕਿਸਤਾਨ ਨੂੰ ਸਰਹੱਦ ਪਾਰ ਅੱਤਵਾਦ ਨੂੰ ਆਪਣਾ ਸਮਰਥਨ ਬੰਦ ਕਰਨ ਦੀ ਅਪੀਲ ਕਰਦੇ ਹਾਂ। ਪਾਕਿਸਤਾਨੀ ਆਗੂਆਂ ਨੇ ਕਦੇ ਇਸ ਤੱਥ ਨੂੰ ਨਹੀਂ ਲੁਕੋਇਆ ਕਿ ਪਾਕਿਸਤਾਨ ਅੱਤਵਾਦੀ ਪੈਦਾ ਕਰਨ ਦੀ ਫੈਕਟਰੀ ਬਣ ਗਿਆ ਹੈ। ਭਾਰਤ ਅਜਿਹਾ ਇੱਕੱਲਾ ਗੁਆਂਢੀ ਨਹੀਂ ਹੈ, ਜਿਸ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਹੈ, ਜਿਵੇਂ ਕਿ ਨਿਸ਼ਾਨੇ 'ਤੇ ਲਏ ਗਏ ਹੋਰਨਾਂ ਮੁਲਕਾਂ ਦੇ ਬਿਆਨਾਂ ਤੋਂ ਸਪਸ਼ਟ ਹੈ। ਦੁਨੀਆ ਵਿੱਚ ਦੂਰ-ਦੁਰਾਡੇ ਇਲਾਕਿਆਂ ਅੰਦਰ ਹੋਏ ਅੱਤਵਾਦ ਦੇ ਤਾਰ ਜਾਕੇ ਪਾਕਿਸਤਾਨ ਨਾਲ ਜੁੜਦੇ ਹਨ। ਜਾਅਲੀ ਦਸਤਾਵੇਜ਼ ਬਣਾਉਣ ਅਤੇ ਝੂਠੀਆਂ ਕਹਾਣੀਆਂ ਫੈਲਾਉਣ ਨਾਲ ਪਾਕਿਸਤਾਨ ਅਜਿਹੀਆਂ ਹਰਕਤਾਂ ਤੋਂ ਦੋਸ਼-ਮੁਕਤ ਨਹੀਂ ਹੋ ਜਾਵੇਗਾ। ਸਾਨੂੰ ਪੂਰਾ ਯਕੀਨ ਹੈ ਕਿ ਦੁਨੀਆਂ ਇਸ ਗੱਲ ਦਾ ਜਵਾਬ ਮੰਗੇਗੀ।

ਨਵੀਂ ਦਿੱਲੀ

15 ਨਵੰਬਰ, 2020

DISCLAIMER: This is an approximate translation. The original is available in English on MEA's website and may be referred to as the official press release.